

ਗਉੜੀ ਮਾਲਾ ਮਹਲਾ ੫ ॥

Gauree Maalaa, Fifth Mehl:

ਭਾਵਨੁ ਤਿਆਗਿਓ ਰੀ ਤਿਆਗਿਓ ॥

I have renounced my desires; I have renounced them.

ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥

I have renounced them; meeting the Guru, I have renounced them.

ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥

All peace, joy, happiness and pleasures have come since I surrendered to the Will of the Lord of the Universe. ||1||Pause||

ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥

Honor and dishonor are the same to me; I have placed my forehead upon the Guru's Feet.

ਸੰਪਤ ਹਰਖੁ ਨ ਆਪਤ ਦੁਖਾ ਰੰਗੁ ਠਾਕੁਰੈ ਲਾਗਿਓ ॥੧॥

Wealth does not excite me, and misfortune does not disturb me; I have embraced love for my Lord and Master. ||1||

ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥

The One Lord and Master dwells in the home; He is seen in the wilderness as well.

ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥

I have become fearless; the Saint has removed my doubts. The All-knowing Lord is pervading everywhere. ||2||

ਜੇ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥

Whatever the Creator does, my mind is not troubled.

ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥

By the Grace of the Saints and the Company of the Holy, my sleeping mind has been awakened. ||3||

ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥

Servant Nanak seeks Your Support; he has come to Your Sanctuary.

ਨਾਮ ਰੰਗ ਸਹਜ ਰਸ ਮਾਣੇ ਫਿਰਿ ਦੁਖੁ ਨ ਲਾਗਿਓ ॥੪॥੨॥੧੬੦॥

In the Love of the Naam, the Name of the Lord, he enjoys intuitive peace;
pain no longer touches him. ||4||2||160||